

ਆਸਾ ਮਹਲਾ ੫ ॥

Aasaa, Fifth Mehl:

ਸਾਈ ਅਲਖੁ ਅਪਾਰੁ ਭੇਰੀ ਮਨਿ ਵਸੈ ॥

If the Invisible and Infinite Lord dwells within my mind, even for a moment,

ਦੁਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥

then all my pains, troubles, and diseases vanish. ||1||

ਹਉ ਵੰਞਾ ਕੁਰਬਾਣੁ ਸਾਈ ਆਪਣੇ ॥

I am a sacrifice to my Lord Master.

ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥

Meditating on Him, a great joy wells up within my mind and body.

||1||Pause||

ਬਿੰਦਕ ਗਾਲ੍ਹਿਹ ਸੁਣੀ ਸਚੇ ਤਿਸੁ ਧਣੀ ॥

I have heard only a little bit of news about the True Lord Master.

ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥

I have obtained the peace of all peace, O my mother; I cannot estimate its worth. ||2||

ਨੈਣ ਪਸੰਦੇ ਸੋਇ ਪੇਖਿ ਮੁਸਤਾਕ ਭਈ ॥

He is so beautiful to my eyes; beholding Him, I have been bewitched.

ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥

I am worthless, O my mother; He Himself has attached me to the hem of His robe. ||3||

ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥

He is beyond the world of the Vedas, the Koran and the Bible.

ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥

The Supreme King of Nanak is immanent and manifest. ||4||3||105||